



Punjab Government Gazette

Published by Authority

No. 20]

CHANDIGARH, FRIDAY, MAY 19, 2023 (VAISAKHA 29, 1945 SAKA)

PART I

Punjab Government Notifications and Orders

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

(ਸਥਾਨਕ ਸਰਕਾਰ-1 ਸ਼ਾਖਾ)

(ਪੰਜਾਬ ਮਿਊਂਸਪਲ ਭਵਨ, ਪਲਾਟ ਨੰ: 3, ਸੈਕਟਰ-35 ਏ, ਚੰਡੀਗੜ੍ਹ)

ਅਧਿਸੂਚਨਾ

ਮਿਤੀ 12 ਸਤੰਬਰ, 2022

ਨੰ: 14/26/2015-2ਸਸ1(ਪ:ਫ:)/1343.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ, ਇੰਡੀਅਨ ਕ੍ਰਿਸਚੀਅਨ ਮੈਰਿਜ ਐਕਟ 1872 ਦੀ ਧਾਰਾ 07 ਤਹਿਤ ਸ਼੍ਰੀ ਪ੍ਰਦੀਪ ਮਸੀਹ ਪੁੱਤਰ ਸ਼੍ਰੀ ਅਜਮੇਰ ਮਸੀਹ, ਵਾਸੀ 127, ਚਰਚ ਰੋਡ, ਫਿਰੋਜ਼ਪੁਰ ਕੈਂਟ, ਜਿਲ੍ਹਾ ਫਿਰੋਜ਼ਪੁਰ ਨੂੰ ਫਿਰੋਜ਼ਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਲਈ ਹੇਠ ਲਿਖੀਆਂ ਸ਼ਰਤਾਂ ਤਹਿਤ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਡੈਜੀਗਨੇਟ ਕਰਦੇ ਹਨ

ਸ਼ਰਤਾਂ (ੳ) ਮੈਰਿਜ ਰਜਿਸਟਰਾਰ ਆਪਣੇ ਤੌਰ ਤੇ ਕੰਮ ਕਰੇਗਾ। ਉਸ ਵੱਲੋਂ ਸ਼ਾਦੀਆਂ ਦਾ ਰਿਕਾਰਡ ਤਿਆਰ ਕਰਨ ਅਤੇ ਸਾਂਭ ਸੰਭਾਲ ਤੇ ਆਉਣ ਵਾਲਾ ਖਰਚਾ ਆਪਣੇ ਪੱਧਰ ਤੇ ਕੀਤਾ ਜਾਵੇਗਾ ਅਤੇ ਸੇਵਾ ਦੀ ਭਾਵਨਾ ਰੱਖ ਕੇ ਕੰਮ ਕਰਨਾ ਪਵੇਗਾ। ਇਸ ਦੇ ਇਵਜ਼ ਵਿਚ ਉਸ ਨੂੰ ਸਰਕਾਰ ਵੱਲੋਂ ਕੋਈ ਮਾਣ ਭੇਟਾ ਨਹੀਂ ਦਿੱਤੀ ਜਾਵੇਗੀ।

(ਅ) ਮੈਰਿਜ ਰਜਿਸਟਰਾਰ ਇੰਡੀਅਨ ਕ੍ਰਿਸਚੀਅਨ ਮੈਰਿਜ ਐਕਟ, 1872 ਵਿਚ ਦਰਜ ਪ੍ਰੋਵੀਜ਼ਨ ਅਨੁਸਾਰ ਕੰਮ ਕਰੇਗਾ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰੇਗਾ, ਕਿਸੇ ਵੀ ਕਿਸਮ ਦੀ ਉਣਤਾਈ ਸਬੰਧੀ ਅਤੇ ਜੇਕਰ ਕੋਈ ਮਾਮਲਾ ਕੋਰਟ ਵਿੱਚ ਚਲਾ ਜਾਂਦਾ ਹੈ ਤਾਂ ਉਹ ਅਜਿਹੇ ਮਾਮਲੇ ਵਿੱਚ ਆਪ ਜਵਾਬਦੇਹ ਹੋਵੇਗਾ। ਕੋਰਟ ਕੇਸ ਡਿਫੈਂਡ ਕਰਨ ਦਾ ਖਰਚਾ/ਫੀਸ ਆਦਿ ਸਰਕਾਰ ਵੱਲੋਂ ਨਹੀਂ ਦਿੱਤਾ ਜਾਵੇਗਾ।

2. ਇਹ ਹੁਕਮ ਹਾਜ਼ਰੀ ਦੀ ਮਿਤੀ ਤੋਂ ਲਾਗੂ ਹੋਣਗੇ।

ਚੰਡੀਗੜ੍ਹ

ਮਿਤੀ 26 ਅਗਸਤ, 2022

ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ.

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਸਥਾਨਕ ਸਰਕਾਰ ਵਿਭਾਗ